

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਮਾਰੂ ਕਾਫੀ ਮਹਲਾ ੧ ਘਰੁ ੨ ॥

Maaroo, Kaafee, First Mehl, Second House:

ਆਵਉ ਵੰਵਉ ਡੁੰਮਣੀ ਕਿਤੀ ਮਿਤ੍ਰੁ ਕਰੇਉ ॥

The double-minded person comes and goes, and has numerous friends.

ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥

The soul-bride is separated from her Lord, and she has no place of rest; how can she be comforted? ||1||

ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥

My mind is attuned to the Love of my Husband Lord.

ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥

I am devoted, dedicated, a sacrifice to the Lord; if only He would bless me with His Glance of Grace, even for an instant! ||1||Pause||

ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥

I am a rejected bride, abandoned in my parents' home; how can I go to my in-laws now?

ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੁਰਿ ਮਰਾਉ ॥੨॥

I wear my faults around my neck; without my Husband Lord, I am grieving, and wasting away to death. ||2||

ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥

But if, in my parents' home, I remember my Husband Lord, then I will come to dwell in the home of my in-laws yet.

ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥

The happy soul-brides sleep in peace; they find their Husband Lord, the treasure of virtue. ||3||

ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥

Their blankets and mattresses are made of silk, and so are the clothes on their bodies.

ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥

The Lord rejects the impure soul-brides. Their life-night passes in misery.
||4||

ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥

I have tasted many flavors, and worn many robes,

ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥

but without my Husband Lord, my youth is slipping away uselessly; I am separated from Him, and I cry out in pain. ||5||

ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥

I have heard the True Lord's message, contemplating the Guru.

ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥

True is the home of the True Lord; by His Gracious Grace, I love Him. ||6||

ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥

The spiritual teacher applies the ointment of Truth to his eyes, and sees God, the Seer.

ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥

The Gurmukh comes to know and understand; ego and pride are subdued.
||7||

ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥

O Lord, You are pleased with those who are like Yourself; there are many more like me.

ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥

O Nanak, the Husband does not separate from those who are imbued with Truth. ||8||1||9||